



# Punjab Government Gazette

Published by Authority

No. 3]

CHANDIGARH, FRIDAY, JANUARY 19, 2024 (PAUSA 29, 1945 SAKA)

## PART III

Notifications by High Court ; Labour Commissioner ; Advertisements ;

Director of Lotteries, Punjab and Notices, etc.

ਪੰਜਾਬ ਸਰਕਾਰ

ਕਿਰਤ ਵਿਭਾਗ

(ਕਿਰਤ ਸ਼ਾਖਾ)

ਅਧਿਸੂਚਨਾ

ਮਿਤੀ 18 ਅਗਸਤ, 2022

**ਨੰ: LD-Lab0LCT/1/2020-4L/411257.-**Sh. Kulwinder Kumar S/o Sh. Krishan Chand, R/o Vill Kharal Kalan, PO Cholang Distt. Jalandhar ਵੱਲੋਂ ਮੈਸ: ਦੈਨਿਕ ਭਾਸਕਰ ਵਿਰੁੱਧ ਵੇਜਿਜ ਕਲੇਮ ਸਬੰਧੀ ਪ੍ਰਤੀਬੇਨਤੀ ਪ੍ਰਾਪਤ ਹੋਈ ਹੈ ਅਤੇ ਮੇਰੀ ਰਾਏ ਵਿੱਚ ਇਹ ਮਾਮਲਾ ਨਿਆਂ-ਨਿਰਣੈ ਲਈ ਭੇਜਣਾ ਬਣਦਾ ਹੈ। ਵਰਕਿੰਗ ਜਨਰਲਿਸਟ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜ਼ਨ) ਐਕਟ, 1955 ਦੀ ਧਾਰਾ 17(2) ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਡਸਟ੍ਰੀਅਲ ਟ੍ਰਿਬਿਊਨਲ, ਜਲੰਧਰ ਨੂੰ Sh. Kulwinder Kumar S/o Sh. Krishan Chand, R/o Jalandhar ਦੇ ਵੇਜਿਜ/ਏਰੀਅਰ ਸਬੰਧੀ ਕਲੇਮ ਕੇਸ ਦੇ ਹੇਠ ਦਰਸਾਏ ਨੁਕਤਿਆਂ ਤੇ ਨਿਆਂ ਨਿਰਣੈ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:

- (1) ਕੀ ਵਰਕਿੰਗ ਜਨਰਲਿਸਟ ਐਂਡ ਅਦਰ ਨਿਊਜ਼ਪੇਪਰ ਇੰਪਲਾਈ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜ਼ਨ) ਐਕਟ, 1955 ਦੀ ਧਾਰਾ 2(ਡੀ) ਅਧੀਨ ਮੈਸ: ਦੈਨਿਕ ਭਾਸਕਰ ਅਖਬਾਰਾਂ ਦੇ ਅਦਾਰੇ ਦੀ ਪਰਿਭਾਸ਼ਾ ਵਿੱਚ ਕਵਰ ਹੁੰਦਾ ਹੈ?
- (2) ਕੀ ਮਜੀਠੀਆ ਵੇਜਿਜ ਬੋਰਡ ਦੀ ਸਿਫਾਰਸ਼ਾਂ ਅਨੁਸਾਰ Sh. Kulwinder Kumar ਕਲੇਮ ਕੀਤੇ ਗਏ ਵੇਜਿਜ ਦਾ ਹੱਕਦਾਰ ਹੈ? ਜੇਕਰ ਹਾਂ, ਤਾਂ ਵੇਜਿਜ ਅਤੇ ਏਰੀਅਰ ਦੀ ਸਹੀ ਰਕਮ ਕਿੰਨੀ ਹੈ?

(ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ.)

ਸਕੱਤਰ, ਪੰਜਾਬ ਸਰਕਾਰ

ਕਿਰਤ ਵਿਭਾਗ